



# Punjab Government Gazette

Published by Authority

No. 11]

CHANDIGARH, FRIDAY, MARCH 15, 2024 (PHALGUNA 25, 1945 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਲੋਕ ਨਿਰਮਾਣ ਵਿਭਾਗ

(ਇਮਾਰਤਾਂ ਤੇ ਸੜਕਾਂ-1 ਸ਼ਾਖਾ)

#### ਅਧਿਸੂਚਨਾ

ਮਿਤੀ 31 ਅਕਤੂਬਰ, 2022

**ਨੰ: 05/45/2022-2੯੯1/2784.-**ਸ਼੍ਰੀ ਸਤਪਾਲ ਸਿੰਘ ਪੁੱਤਰ ਲੇਟ ਸ਼੍ਰੀ ਰੇਸ਼ਮ ਸਿੰਘ, ਕਾਰਜਕਾਰੀ ਇੰਜੀਨੀਅਰ ਨੇ ਆਪਣੀ ਸਿਹਤ ਠੀਕ ਨਾ ਹੋਣ ਕਾਰਨ ਆਪਣੀ ਪ੍ਰਤੀਬੇਨਤੀ ਮਿਤੀ 10.06.2022 ਰਾਹੀਂ 03 ਮਹੀਨੇ ਦਾ ਨੋਟਿਸ ਦਿੰਦੇ ਹੋਏ ਮਿਤੀ 31.10.2022 ਤੋਂ ਸਵੈ-ਇੱਛੁਕ ਸੇਵਾ ਨਿਵਿਰਤੀ ਦੀ ਮੰਗ ਕੀਤੀ ਸੀ। ਵਿੱਤ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਮਿਤੀ 02.03.2020 ਰਾਹੀਂ ਜਾਰੀ ਕੀਤੀ ਗਈ ਸੋਧ ਦੇ ਸਨਮੁੱਖ ਅਤੇ The Punjab Civil Services (Premature Retirement) Rules, 1975 ਦੇ ਤਹਿਤ 03 ਮਹੀਨੇ ਦਾ ਨੋਟਿਸ ਪ੍ਰਵਾਨ ਕਰਦੇ ਹੋਏ ਸ਼੍ਰੀ ਸਤਪਾਲ ਸਿੰਘ ਪੁੱਤਰ ਲੇਟ ਸ਼੍ਰੀ ਰੇਸ਼ਮ ਸਿੰਘ, ਕਾਰਜਕਾਰੀ ਇੰਜੀਨੀਅਰ ਨੂੰ ਮਿਤੀ 31.10.2022 (ਦੁ.ਬਾ.) ਸੇਵਾ ਨਿਵਿਰਤ ਕੀਤਾ ਜਾਂਦਾ ਹੈ।

2. ਜੇਕਰ ਉਪਰੋਕਤ ਅਧਿਕਾਰੀ ਵਿਰੁੱਧ ਕੋਈ ਵਿਭਾਗੀ/ਚੌਕਸੀ ਪੜਤਾਲ ਜਾਂ ਮਿਸਲੇਨੀਅਸ ਐਡਵਾਂਸ ਰਕਮ ਆਦਿ ਦਾ ਕੇਸ ਲੰਬਿਤ ਹੋਵੇ ਤਾਂ ਉਸ ਤੇ ਇਹਨਾਂ ਰਿਟਾਇਰਮੈਂਟ ਦੇ ਹੁਕਮਾਂ ਦਾ ਕੋਈ ਅਸਰ ਨਹੀਂ ਹੋਵੇਗਾ ਅਤੇ ਸਬੰਧਤ ਅਧਿਕਾਰੀ ਵਿਰੁੱਧ ਕਾਰਵਾਈ ਜਾਰੀ ਰੱਖਣ ਦਾ ਸਰਕਾਰ ਦਾ ਹੱਕ ਰਾਖਵਾਂ ਹੋਵੇਗਾ। ਇਸ ਤੋਂ ਇਲਾਵਾ ਜੇਕਰ ਇਹਨਾਂ ਅਧਿਕਾਰੀਆਂ ਵਿਰੁੱਧ ਸਰਕਾਰ ਦਾ ਕੋਈ ਬਕਾਇਆ ਆਦਿ ਲੰਬਿਤ ਹੋਵੇ ਤਾਂ ਉਸਨੂੰ ਰਿਕਵਰ ਕਰਨ ਦਾ ਅਧਿਕਾਰ ਸਰਕਾਰ ਪਾਸ ਰਾਖਵਾਂ ਹੋਵੇਗਾ।

ਚੰਡੀਗੜ੍ਹ

ਮਿਤੀ 07 ਅਕਤੂਬਰ, 2022

**ਅਨੁਸਾਰੀ ਵਰਮਾ, ਆਈ.ਏ.ਐਸ.**

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ,

ਲੋਕ ਨਿਰਮਾਣ ਵਿਭਾਗ (ਭ ਤੇ ਮ)